

ਬਿਲਾਵਲੁ ਮਹਲਾ ੪ ॥

Bilaaval, Fourth Mehl:

ਅਨਦ ਮੂਲੁ ਧਿਆਇਓ ਪੁਰਖੋਤਮੁ ਅਨਦਿਨੁ ਅਨਦ ਅਨੰਦੇ ॥

I meditate on the source of bliss, the Sublime Primal Being; night and day, I am in ecstasy and bliss.

ਧਰਮ ਰਾਇ ਕੀ ਕਾਣਿ ਚੁਕਾਈ ਸਭਿ ਚੁਕੇ ਜਮ ਕੇ ਛੰਦੇ ॥੧॥

The Righteous Judge of Dharma has no power over me; I have cast off all subservience to the Messenger of Death. ||1||

ਜਪਿ ਮਨ ਹਰਿ ਹਰਿ ਨਾਮੁ ਗੋਬਿੰਦੇ ॥

Meditate, O mind, on the Naam, the Name of the Lord of the Universe.

ਵਡਭਾਗੀ ਗੁਰੁ ਸਤਿਗੁਰੁ ਪਾਇਆ ਗੁਣ ਗਾਏ ਪਰਮਾਨੰਦੇ ॥੧॥ ਰਹਾਉ ॥

By great good fortune, I have found the Guru, the True Guru; I sing the Glorious Praises of the Lord of supreme bliss. ||1||Pause||

ਸਾਕਤ ਮੂੜ ਮਾਇਆ ਕੇ ਬਧਿਕ ਵਿਚਿ ਮਾਇਆ ਫਿਰਹਿ ਫਿਰੰਦੇ ॥

The foolish faithless cynics are held captive by Maya; in Maya, they continue wandering, wandering around.

ਤ੍ਰਿਸਨਾ ਜਲਤ ਕਿਰਤ ਕੇ ਬਾਧੇ ਜਿਉ ਤੇਲੀ ਬਲਦ ਭਵੰਦੇ ॥੨॥

Burnt by desire, and bound by the karma of their past actions, they go round and round, like the ox at the mill press. ||2||

ਗੁਰਮੁਖਿ ਸੇਵ ਲਗੇ ਸੇ ਉਧਰੇ ਵਡਭਾਗੀ ਸੇਵ ਕਰੰਦੇ ॥

The Gurmukhs, who focus on serving the Guru, are saved; by great good fortune, they perform service.

ਜਿਨ ਹਰਿ ਜਪਿਆ ਤਿਨ ਫਲੁ ਪਾਇਆ ਸਭਿ ਤੂਟੇ ਮਾਇਆ ਫੰਦੇ ॥੩॥

Those who meditate on the Lord obtain the fruits of their rewards, and the bonds of Maya are all broken. ||3||

ਆਪੇ ਠਾਕੁਰੁ ਆਪੇ ਸੇਵਕੁ ਸਭੁ ਆਪੇ ਆਪਿ ਗੋਵਿੰਦੇ ॥

He Himself is the Lord and Master, and He Himself is the servant. The Lord of the Universe Himself is all by Himself.

ਜਨ ਨਾਨਕ ਆਪੇ ਆਪਿ ਸਭੁ ਵਰਤੈ ਜਿਉ ਰਾਖੈ ਤਿਵੈ ਰਹੰਦੇ ॥੪॥੬॥

O servant Nanak, He Himself is All-pervading; as He keeps us, we remain.

॥4॥6॥